



# Punjab Government Gazette

## EXTRAORDINARY

*Published by Authority*

---

CHANDIGARH, TUESDAY, OCTOBER 10, 2017 (ASVINA 18, 1939 SAKA)

---

ਸਥਾਨਕ ਸਰਕਾਰ ਵਿਭਾਗ  
(ਮਿਊਂਸਪਲ ਚੋਣਾਂ ਦਫਤਰ) ਚੰਡੀਗੜ੍ਹ

**ਅਧਿਸੂਚਨਾ**

ਮਿਤੀ 6 ਸਤੰਬਰ, 2017

**ਨੰ:5/48/2016/ਮਚਦ/ਹਸ/2682.-** ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਨਿਯਮ 9 ਅਧੀਨ ਨਗਰ ਕੌਂਸਲ, ਅਮਲੋਹ ਦੇ ਵਾਰਡਾਂ ਦੀ ਹਲਕਾਬੰਦੀ ਸਬੰਧੀ ਪੱਤਰ ਨੰ:5/48/2016/ਮਚਦ/ਹਸ/584, ਮਿਤੀ 31-03-2017 ਅਤੇ ਨੰ:5/48/2016/ਮਚਦ/ਹਸ/591, ਮਿਤੀ 31-03-2017 ਰਾਹੀਂ ਜਾਰੀ ਅਧਿਸੂਚਨਾਵਾਂ ਦੇ ਵਾਰਡ ਨੰ: 11 (ਜਨਰਲ) ਨੂੰ ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ) ਨਾਲ ਆਪਸ ਵਿੱਚ ਬਦਲਿਆ ਗਿਆ ਹੈ। ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਵਾਰਡ ਨੰ: 11 ਅਤੇ 13 ਦੇ ਰਾਖਵੇਂਕਰਨ ਵਿੱਚ ਕੀਤੇ ਬਦਲਾਅ ਤੇ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉੱਤੇ ਸਮੇਤ ਇਤਰਾਜ਼ਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

### ਨਿਯਮਾਂ ਦਾ ਖਰੜਾ

ਨਗਰ ਕੌਂਸਲ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਅਮਲੋਹ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

## ਨਗਰ ਕੌਂਸਲ, ਅਮਲੋਹ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

### ਵਾਰਡ ਨੰਬਰ:-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਜੰਗੀਰਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੰਗੀਰਾ ਕਲੋਨੀ ਰੋਡ ਨਾਲ ਚਲਦੇ ਹੋਏ ਨਵੀਂ ਕ੍ਰਿਸ਼ਨਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣੀ ਬਿਲਡਿੰਗ ਮਟੀਰੀਅਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਡੀ ਗੋਬਿੰਦਗੜ੍ਹ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਕ੍ਰਿਸ਼ਨਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਖਾਲਸਾ ਆਇਰਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਨਾਲੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖਨਿਆਣ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਸਰਕਾਰੀ ਗੁਦਾਮ ਨੂੰ ਇਸ ਵਾਰਡ ਵਿੱਚ ਸ਼ਾਮਿਲ ਕਰਦੇ ਹੋਏ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰਸਤਾ ਮੜ੍ਹੀਆਂ ਨੂੰ ਪਾਰ ਕਰਦੇ ਹੋਏ ਕੋਲਡ ਸਟੋਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਅਤੇ ਸਾਹਮਣੇ ਖੰਨਾ ਸੜਕ ਨੂੰ ਪਾਰ ਕਰਦੇ ਹੋਏ (ਸੈਣੀ ਥਰੈਪੀ ਸੈਂਟਰ ਤੋਂ) ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੰਗੀਰਾ ਕਲੋਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-2

ਗਲੀ ਸ਼ਿਵ ਸ਼ਕਤੀ ਆਇਰਨ ਸਟੋਰ ਅਤੇ ਮੰਡੀ ਗੋਬਿੰਦਗੜ੍ਹ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੰਡੀ ਗੋਬਿੰਦਗੜ੍ਹ ਸੜਕ ਨਾਲ ਚਲਦੇ ਹੋਏ ਚੌਂਕ ਨੂੰ ਪਾਰ ਕਰਕੇ ਹਸਪਤਾਲ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਬੁੱਗਾ ਚੌਂਕ ਤੋਂ ਖੰਨਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਕਾਰਪੋਰੇਸ਼ਨ ਬੈਂਕ ਤੋਂ ਨਾਲੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਖਾਲਸਾ ਆਇਰਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਕਲੋਨੀ (ਬਾਹਰੀ ਰੋਡ ਰਣਜੀਤ ਕੁਮਾਰ ਕਰਿਆਨਾ ਵੱਲ ਨੂੰ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਸ਼ਕਤੀ ਆਇਰਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਬਿੰਦਗੜ੍ਹ ਸੜਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-3 (ਪੱਛੜੀਆ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੂਰਬੀ ਹੱਦ ਅਤੇ ਗਲੀ ਭਾਗ ਦੀ ਮੋਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਭਾਗ ਦੀ ਮੋਟਰ ਨਾਲ ਚਲਦੇ ਹੋਏ ਗਲੀ ਲਖਵਿੰਦਰ ਪਾਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਦੀ ਸਮਾਧ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਸ ਰਾਜ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਮੰਡੀ ਗੋਬਿੰਦਗੜ੍ਹ ਚੌਂਕ ਤੀਕ; ਫਿਰ ਮੰਡੀ ਗੋਬਿੰਦਗੜ੍ਹ ਸੜਕ ਨਾਲ ਚਲਦੇ ਹੋਏ ਗਲੀ ਸੈਣੀ ਬਿਲਡਿੰਗ ਮਟੀਰੀਅਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀਂ ਕ੍ਰਿਸ਼ਨਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੰਗੀਰਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਪੂਰਬੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚਲਦੇ ਹੋਏ (ਮੰਡੀ ਗੋਬਿੰਦਗੜ੍ਹ ਸੜਕ ਅਤੇ ਪਿੰਡ ਸੌਂਟੀ ਸੜਕ ਪਾਰ ਕਰਦੇ ਹੋਏ) ਗਲੀ ਭਾਗ ਦੀ ਮੋਟਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-4 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਵਾ ਸਿੰਘ ਦੇ ਘਰ ਵਾਲੀ ਗਲੀ ਅਤੇ ਸੋਮਨਾਥ ਦੇ ਘਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੋਮਨਾਥ ਦੇ ਘਰ ਵਾਲੀ ਗਲੀ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਸੜਕ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਾਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਸਾਹਮਣੇ ਸੁਨਿਆਰਾ ਬਜਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਕ ਸਾਈਡ ਕੋਆਪਰੇਟਿਵ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਂਸੀਆਂ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਖੰਨਾ ਸੜਕ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਨਾਭਾ ਬਾਈ ਪਾਸ ਸੜਕ ਨਾਲ ਚਲਦੇ ਹੋਏ ਸਾਹਮਣੇ ਦੇਸ ਰਾਜ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਦ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੂਸ਼ਣ ਸੂਦ ਤੀਕ; ਫਿਰ ਭੂਸ਼ਣ ਸੂਦ ਦੇ ਘਰ ਤੋਂ ਮੇਵਾ ਸਿੰਘ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਮਨਾਥ ਦੇ ਘਰ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-5

ਗਲੀ ਫਰੈਂਡਜ ਕਲੋਨੀ (ਨਗਰ ਪੰਚਾਇਤ ਦੀ ਪੁਰਾਣੀ ਹੱਦ) ਅਤੇ ਕੋਲਡ ਸਟੋਰ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਲਡ ਸਟੋਰ ਸੜਕ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਸੋਮਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਵਾ ਸਿੰਘ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੂਸ਼ਣ ਸੂਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਦ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਸ ਰਾਜ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੀਰ ਬਾਬਾ ਦੀ ਸਮਾਧ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰ ਪਾਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਗ ਦੀ ਮੋਟਰ ਤੀਕ; ਫਿਰ ਭਾਗ ਸਿੰਘ ਦੀ ਮੋਟਰ ਤੋਂ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਫਰੈਂਡਜ ਕਲੋਨੀ (ਨਗਰ ਪੰਚਾਇਤ ਦੀ ਪੁਰਾਣੀ ਹੱਦ) ਤੀਕ; ਫਿਰ ਗਲੀ ਫਰੈਂਡਜ ਕਲੋਨੀ ਨਾਲ ਚਲਦੇ ਹੋਏ ਕੋਲਡ ਸਟੋਰ ਸੜਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਫਰੈਂਡਜ ਕਲੋਨੀ (ਨਗਰ ਪੰਚਾਇਤ ਦੀ ਪੁਰਾਣੀ ਹੱਦ) ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚਲਦੇ ਹੋਏ (ਅੰਨੀਆਂ ਸੜਕ ਅਤੇ ਬਾਬਾ ਬੀਰਮ ਦਾਸ ਦੀ ਸਮਾਧ ਤੋਂ ਨਰੈਣਗੜ੍ਹ ਰੋਡ ਪਾਰ ਕਰਕੇ) ਨਾਭਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਅੰਨੀਆਂ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਕਰਕਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਸੜਕ ਕੋਲਡ ਸਟੋਰ ਨੂੰ ਪਾਰ ਕਰਕੇ ਸਾਹਮਣੇ ਗਲੀ ਫਰੈਂਡਜ ਕਲੋਨੀ (ਨਗਰ ਪੰਚਾਇਤ ਦੀ ਪੁਰਾਣੀ ਹੱਦ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਾਭਾ ਸੜਕ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚਲਦੇ ਹੋਏ (ਪਾਣੀ ਵਾਲੀ ਟੈਂਕੀ) ਪਿੰਡ ਹਰੀਪੁਰ ਰੋਡ ਅਤੇ ਰਜਵਾਹਾ ਨਾਲ ਚਲਦੇ ਹੋਏ (ਦਾਣਾ ਮੰਡੀ ਰੋਡ ਪਾਰ ਕਰਕੇ) ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਕੇਸਰ ਸਿੰਘ ਪਟਵਾਰੀ ਦੇ ਮਕਾਨ ਨੂੰ ਨਗਰ ਪੰਚਾਇਤ ਦੀ ਹੱਦ ਵਿੱਚ ਸ਼ਾਮਲ ਕਰਦੇ ਹੋਏ ਨਾਭਾ ਬਾਈਪਾਸ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਚੌਂਕ ਤੋਂ ਅੰਨੀਆ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਅਤੇ ਗਲੀ ਗੋਬਿੰਦ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਠੇਕੇਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਭਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-8

ਅੰਨੀਆਂ ਸੜਕ ਅਤੇ ਨਾਭਾ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਭਾ ਸੜਕ ਨਾਲ ਚਲਦੇ ਹੋਏ ਗਲੀ ਬਲਵੰਤ ਸਿੰਘ ਠੇਕੇਦਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਬਿੰਦ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਨੀਆ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਸਾਹਮਣੇ ਜਰਨੈਲ ਟੇਲਰ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿੰਕ ਰੋਜ ਪਬਲਿਕ ਸਕੂਲ ਤੀਕ; ਫਿਰ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂ ਨਾਨਕ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਨੀਆਂ

ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਅੰਨੀਆਂ ਸੜਕ (ਰਜਵਾਹਾ ਪੁਲੀ) ਤੀਕ; ਫਿਰ ਅੰਨੀਆਂ ਸੜਕ ਨਾਲ ਚਲਦੇ ਹੋਏ ਨਾਭਾ ਸੜਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-9

ਕਰਕਰਾ ਕਲੋਨੀ ਅਤੇ ਅੰਨੀਆਂ ਸੜਕ (ਰਜਵਾਹਾ ਪੁਲੀ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਨੀਆਂ ਸੜਕ ਨਾਲ ਚਲਦੇ ਹੋਏ ਸਾਹਮਣੇ ਗੁਰੂ ਨਾਨਕ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿੰਕ ਰੋਜ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਰਨੈਲ ਟੇਲਰ ਦੇ ਘਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਨੀਆਂ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਸਾਹਮਣੇ ਨਾਭਾ ਬਾਈ ਪਾਸ ਸੜਕ ਤੀਕ; ਫਿਰ ਉਕਤ ਸੜਕ ਚਲਦੇ ਹੋਏ ਕੋਲਡ ਸਟੋਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਕਰਕਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਨੀਆਂ ਸੜਕ (ਰਜਵਾਹਾ ਪੁਲੀ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-10 (ਇਸਤਰੀ ਮੈਂਬਰਾਂ ਲਈ ਰਾਖਵਾਂ)

ਟੈਲੀਫੋਨ ਐਕਸਚੇਂਜ ਵਾਲੀ ਗਲੀ ਅਤੇ ਨਾਭਾ ਬਾਈ ਪਾਸ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਭਾ ਬਾਈ ਪਾਸ ਸੜਕ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਚੌਂਕ ਪਾਰ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਾਨਗੜ੍ਹ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਬਾਲਮੀਕ ਮੰਦਰ ਚੌਂਕ ਨੂੰ ਪਾਰ ਕਰਕੇ ਬਾਲਮੀਕ ਮੰਦਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਮੇਨ ਬਜਾਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਦਾਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਭਾ ਬਾਈ ਪਾਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜਾਰ ਸੜਕ ਅਤੇ ਬਾਲਮੀਕ ਮੰਦਰ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਲਮੀਕ ਮੰਦਰ ਸੜਕ ਨਾਲ ਚਲਦੇ ਹੋਏ (ਬਾਲਮੀਕ ਚੌਂਕ ਤੋਂ) ਸੜਕ ਰਵੀਦਾਸ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਦੁਰਗਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸਨ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਲੇ ਨਾਲ ਜਾਣ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਮਕਾਨ ਕਪਿਲ ਮੈਡੀਕਲ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਨਿਆਰਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਮੇਨ ਬਜਾਰ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਬਾਲਮੀਕ ਮੰਦਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮਾਨਗੜ੍ਹ ਅਤੇ ਗਲੀ ਕਾਕਾ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਕਾਕਾ ਕਲੋਨੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਸੈਲਰ ਨਵੱਤਰ ਸਿੰਘ) ਨਾਲ ਚਲਦੇ ਹੋਏ ਦਾਣਾ ਮੰਡੀ ਸੜਕ ਪਾਰ ਕਰਕੇ ਪਿੰਡ ਬੁੱਗਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗੌਰਮਿੰਟ ਐਲੀਮੈਂਟਰੀ ਸਕੂਲ ਮਾਨੀ ਵਿਹੜਾ ਤੀਕ; ਫਿਰ ਉਕਤ ਸਕੂਲ ਨਾਲ ਚਲਦੇ ਹੋਏ (ਬਾਲਮੀਕ ਮੰਦਰ ਚੌਂਕ ਤੋਂ) ਮਾਨਗੜ੍ਹ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਕਾਕਾ ਕਲੋਨੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-13

ਖੰਨਾ ਸੜਕ (ਬੁੱਗਾ ਚੌਂਕ ਤੋਂ) ਅਤੇ ਸੈਂਸੀਆਂ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੈਂਸੀਆਂ ਵਾਲੀ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੈਕ ਸਾਈਡ ਕੋਆਪਰੇਟਿਵ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਨਿਆਰਾ ਬਜਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਪਿਲ ਮੈਡੀਕਲ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਿਲੇ ਦੇ ਨਾਲ ਜਾਣ ਵਾਲੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਗਲੀ ਕ੍ਰਿਸਨ ਅਰੋੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੌਰਮਿੰਟ ਐਲੀਮੈਂਟਰੀ ਸਕੂਲ ਮਾਨੀ ਵਿਹੜਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਬੁੱਗਾ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਖਨਿਆਣ ਸੜਕ ਤੀਕ; ਫਿਰ ਉਕਤ ਸੜਕ ਨਾਲ ਚਲਦੇ ਹੋਏ ਖੰਨਾ

ਸੜਕ ਤੀਕ; ਫਿਰ ਖੰਨਾ ਸੜਕ ਨਾਲ ਚਲਦੇ ਹੋਏ (ਬੁੱਗਾ ਚੌਂਕ ਪਾਰ ਕਰਕੇ) ਸੈਂਸੀਆਂ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

**ਨੰ:5/31/2016/ਮਚਦ/ਹਸ/2688.**—ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਊਂਸਪੈਲਟੀਜ ਰੂਲਜ, 1972 ਦੇ ਨਿਯਮ 9 ਅਧੀਨ ਨਗਰ ਪੰਚਾਇਤ, ਮਲੋਦ ਦੇ ਵਾਰਡਾਂ ਦੀ ਹਲਕਾਬੰਦੀ ਸਬੰਧੀ ਪੱਤਰ ਨੰ: 5/31/2016/ਮਚਦ/ਹਸ/2385, ਮਿਤੀ 21-12-2016 ਅਤੇ ਨੰ: 5/31/2016/ਮਚਦ/ਹਸ/2392, ਮਿਤੀ 21-12-2016 ਰਾਹੀਂ ਜਾਰੀ ਅਧਿਸੂਚਨਾ ਦੇ ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ) ਨੂੰ ਵਾਰਡ ਨੰ: 11 (ਜਨਰਲ) ਨਾਲ ਆਪਸ ਵਿੱਚ ਬਦਲਿਆ ਗਿਆ ਹੈ ਅਤੇ ਵਾਰਡ ਨੰ: 4 ਅਤੇ 6 ਦੀ ਅਬਾਦੀ ਦੇ ਖੇਤਰਾਂ ਵਿੱਚ ਬਦਲਾਅ ਕੀਤੇ ਗਏ ਹਨ। ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਮਲੋਦ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਵਾਰਡ ਨੰ: 1, 4, 6 ਅਤੇ 11 ਦੇ ਵਿੱਚ ਕੀਤੇ ਬਦਲਾਅ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉੱਤੇ ਸਮੇਤ ਇਤਰਾਜ਼ਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

### ਨਿਯਮਾਂ ਦਾ ਖਰੜਾ

ਨਗਰ ਪੰਚਾਇਤ ਮਲੋਦ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਮਲੋਦ ਨੂੰ 11 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 7 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਣਨ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

### ਨਗਰ ਪੰਚਾਇਤ, ਮਲੋਦ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

#### ਵਾਰਡ ਨੰਬਰ:-1

ਗੋਸਲ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚਲਦੇ ਹੋਏ (ਰਾੜਾ ਸਾਹਿਬ ਰੋਡ ਪਾਰ ਕਰਕੇ) ਚੌਮੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਫਤਰ ਨਗਰ ਪੰਚਾਇਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਧਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੋਧਾਲ ਚੌਂਕ ਤੋਂ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੋਮਲ ਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾੜਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਮੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੰਗੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਦਾਣਾ ਮੰਡੀ ਰੋਡ ਅਤੇ ਦੁਧਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁਧਾਲ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਫਤਰ ਨਗਰ ਪੰਚਾਇਤ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ

ਚੋਮੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਸਟੇਟ ਬੈਂਕ ਆਫ ਪਟਿਆਲਾ ਤੋਂ) ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਧਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-3 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਚੋਮੋਂ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ (ਦੁਧਾਲ ਰੋਡ ਨੂੰ ਪਾਰ ਕਰਦੇ ਹੋਏ) ਬਿਜਲੀ ਬੋਰਡ ਵਾਲੀ ਰੋਡ ਨੰਬਰਦਾਰ ਤੇਜਿੰਦਰ ਸਿੰਘ ਦੇ ਘਰ ਤੀਕ; ਫਿਰ ਨੰਬਰਦਾਰ ਤੇਜਿੰਦਰ ਸਿੰਘ ਦੇ ਘਰ ਤੋਂ ਗਲੀ ਗਿਆਨੀ ਅਰਜੁਣ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹੰਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲੇ ਦੀ ਦੀਵਾਰ ਤੀਕ; ਫਿਰ ਕਿਲੇ ਦੀ ਦੀਵਾਰ ਨਾਲ ਚਲਦੇ ਹੋਏ ਸਾਹਮਣੇ ਬਿਜਲੀ ਬੋਰਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਧਾਲ ਰੋਡ ਪਾਰ ਕਰਕੇ ਸਾਹਮਣੇ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਮੋਂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-4 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜ਼ਾਰ ਮਾਰਕੀਟ ਅਤੇ ਗਲੀ ਸੁਰਿੰਦਰ ਪਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਰਿੰਦਰ ਪਾਲ ਨਾਲ ਚਲਦੇ ਹੋਏ ਮਹੰਤਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਿਆਨੀ ਅਰਜੁਣ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੌਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਰਿੰਦਰ ਪਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-5

ਦੁਧਾਲ ਰੋਡ ਅਤੇ ਬਿਜਲੀ ਬੋਰਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਿਜਲੀ ਬੋਰਡ ਵਾਲੀ ਰੋਡ ਨਾਲ ਚਲਦੇ ਹੋਏ ਕਿਲੇ ਦੀ ਦੀਵਾਰ ਤੀਕ; ਫਿਰ ਕਿਲੇ ਦੀ ਦੀਵਾਰ ਨਾਲ ਚਲਦੇ ਹੋਏ ਮੇਨ ਬਜ਼ਾਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਧਾਲ ਚੌਂਕ ਤੋਂ ਦੁਧਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਬੋਰਡ ਵਾਲੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-6

ਦੌਦ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਅਤੇ ਦੱਖਣੀ ਹੱਦ ਨਾਲ ਚਲਦੇ ਹੋਏ ਸੀਹਾਂ ਦੌਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੀਤਮ ਸਿੰਘ ਦੇ ਘਰ ਤੋਂ ਰੋੜੀਆਂ ਫਿਰਨੀ ਰੋਡ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਕੁਲਦੀਪ ਸਿੰਘ ਦੇ ਘਰ ਤੋਂ ਗੁਰੂਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਛੱਪੜ ਤੋਂ ਦੌਦ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਸ਼ਿਵ ਮੰਦਰ ਵੱਲ ਨੂੰ ਚਲਦੇ ਹੋਏ ਦਰਵਾਜ਼ੇ ਤੋਂ ਮੇਨ ਬਜ਼ਾਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੌਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

### ਵਾਰਡ ਨੰਬਰ:-7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਸੀਹਾਂ ਦੌਦ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚਲਦੇ ਹੋਏ (ਸੇਖਾਂ ਰੋਡ ਪਾਰ ਕਰਕੇ) ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ (ਕੁੱਪ ਕਲਾਂ ਰੋਡ ਪਾਰ ਕਰਕੇ) ਸਹਾਰਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅੱਛਰੂ ਦੀ ਚੌਂਕੀ ਤੋਂ ਕੁੱਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੋੜੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਰੋੜੀਆਂ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਗਲੀ ਸਮਸ਼ੇਰ

ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਟਲ ਸੈਡ ਸੁਖਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜਗਮੇਲ ਸਿੰਘ ਦੇ ਘਰ ਤੋਂ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਵਿੰਦਰ ਭਿੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਆਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਖਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਨਾਲ ਚਲਦੇ ਹੋਏ ਖੇਤਾਂ ਵਿਚੋਂ ਦੀ ਹਵਾਈ ਲਾਈਨ ਲਗਾਉਂਦੇ ਹੋਏ ਸੀਹਾਂ ਦੌਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-8

ਗਲੀ ਮਨਜੀਤ ਸਿੰਘ ਅਤੇ ਸੇਖਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੇਖਾਂ ਰੋਡ ਨਾਲ ਚਲਦੇ ਹੋਏ ਗਲੀ ਰਾਮ ਆਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਸਵਿੰਦਰ ਭਿੱਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਰੋੜੀਆਂ ਫਿਰਨੀ ਤੀਕ; ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਸਾਹਮਣੇ ਪਰਮਿੰਦਰ ਸਿੰਘ ਦੇ ਘਰ ਤੋਂ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਮੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਟਲ ਸੈਡ ਸੁਖਦੇਵ ਸਿੰਘ ਤੀਕ; ਫਿਰ ਗਲੀ ਨਾਲ ਚਲਦੇ ਹੋਏ ਗਲੀ ਸਮਸ਼ੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਰੋੜੀਆਂ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ (ਗੁਰਦੇਵ ਸਿੰਘ ਦੇ ਘਰ ਵੱਲ ਨੂੰ) ਚਲਦੇ ਹੋਏ ਪ੍ਰੀਤਮ ਸਿੰਘ ਦੇ ਘਰ ਤੋਂ ਸੀਹਾਂ ਦੌਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਖੇਤਾਂ ਵਿਚੋਂ ਦੀ ਹਵਾਈ ਲਾਈਨ ਲਗਾਉਂਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਖਾਂ ਰੋਡ ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-9 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਦੌਦ ਚੌਂਕ ਅਤੇ ਪਿੰਡ ਰੋੜੀਆਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਰੋੜੀਆਂ ਰੋਡ ਨਾਲ ਚਲਦੇ ਹੋਏ ਸਾਹਮਣੇ ਗੁਰਦੁਆਰਾ ਸਾਹਿਬ ਤੀਕ; ਫਿਰ ਗੁਰਦੁਆਰਾ ਸਾਹਿਬ ਤੋਂ ਗਲੀ ਕੁਲਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਰੋੜੀਆਂ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਰੋੜੀਆਂ ਰੋਡ ਤੋਂ ਕੁੱਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਐਮ.ਸੀ. ਵਾਲੀ ਤੀਕ; ਫਿਰ ਉਕਤ ਨਾਲ ਚਲਦੇ ਹੋਏ ਗਲੀ ਸਾਧੂ ਸਿੰਘ ਤੀਕ; ਫਿਰ ਉਕਤ ਗਲੀ ਚਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਰੋਟਾ ਚੌਂਕ ਤੀਕ; ਫਿਰ ਬਰੋਟਾ ਚੌਂਕ ਤੋਂ ਕੁੱਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਤੋਂ ਦੌਦ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਪਿੰਡ ਰੋੜੀਆਂ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-10 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਕੁੱਪ ਰੋਡ ਅਤੇ ਬਰੋਟਾ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰੋਟਾ ਚੌਂਕ ਤੋਂ ਗਲੀ ਡਾ: ਅਮਰਜੀਤ ਨਾਲ ਚਲਦੇ ਹੋਏ ਨਾਭਾ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਧੂ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਸਲ ਚੌਂਕ ਤੋਂ ਗਲੀ ਕਪੂਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਛੱਤਰ ਸਿੰਘ ਅਤੇ ਗਲੀ ਇੰਦਰ ਸਿੰਘ ਨਾਲ ਚਲਦੇ ਹੋਏ ਗਲੀ ਸਰਵਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਚਿਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਕਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੋਲਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਰਾੜਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਮਲ ਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਧਾਲ ਚੌਂਕ ਪਾਰ ਕਰਕੇ ਪੁਲਿਸ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੱਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਰੋਟਾ ਚੌਂਕ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

#### ਵਾਰਡ ਨੰਬਰ:-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਾਧੂ ਸਿੰਘ ਅਤੇ ਗਲੀ ਰਾਮ ਸਿੰਘ ਐਮ.ਸੀ. ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮ ਸਿੰਘ ਐਮ.ਸੀ. ਨਾਲ ਚਲਦੇ ਹੋਏ ਅੱਛਰੂ ਦੀ ਚੌਂਕੀ ਤੀਕ; ਫਿਰ ਅੱਛਰੂ ਦੀ ਚੌਂਕੀ ਤੋਂ ਸਾਹਮਣੇ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਹਾਰਣ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ

ਉਕਤ ਹੱਦ ਨਾਲ ਚਲਦੇ ਹੋਏ ਗੋਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੰਗੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾੜਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮੋਲਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਕਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਚਿੱਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਰਵਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰ ਸਿੰਘ ਤੋਂ ਗਲੀ ਨਛੱਤਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਪੂਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੋਸਲ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਗਲੀ ਸਾਧੂ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਐਮ. ਸੀ. ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਮਿਤੀ 31 ਅਗਸਤ, 2017

**ਸਤੀਸ਼ ਚੰਦਰਾ (ਆਈ.ਏ.ਐਸ.)**

ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ।